

ਧਨਾਸਰੀ ਮਹਲਾ ੪ ॥

Dhanaasaree, Fourth Mehl:

ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥

The Lord is the Fulfiller of desires, the Giver of total peace; the Kaamadhaynaa, the wish-fulfilling cow, is in His power.

ਸੇ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥

So meditate on such a Lord, O my soul. Then, you shall obtain total peace, O my mind. ||1||

ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥

Chant, O my mind, the True Name, Sat Naam, the True Name.

ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥

In this world, and in the world beyond, your face shall be radiant, by meditating continually on the immaculate Lord God. ||Pause||

ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥

Wherever anyone remembers the Lord in meditation, disaster runs away from that place. By great good fortune, we meditate on the Lord.

ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥

The Guru has blessed servant Nanak with this understanding, that by meditating on the Lord, we cross over the terrifying world-ocean. ||2||6||12||